

ਆਸਾ ਘਰੁ ੮ ਕਾਫੀ ਮਹਲਾ ੩ ੧ੳ ਸਤਿਗੁਰ ਪ੍ਰਸਾਦਿ ॥ ਹਰਿ ਕੈ ਭਾਣੈ ਸਤਿਗੁਰੁ ਮਿਲੈ ਸਚੁ
ਸੋਈ ਹੋਈ ॥ ਗੁਰ ਪਰਸਾਦੀ ਮਨਿ ਵਸੈ ਹਰਿ ਬੂਝੈ ਸੋਈ ॥੧॥ ਮੈ ਸਹੁ ਦਾਤਾ ਏਕੁ ਹੈ ਅਵਰੁ ਨਾਹੀ
ਕੋਈ ॥ ਗੁਰ ਕਿਰਪਾ ਤੇ ਮਨਿ ਵਸੈ ਤਾ ਸਦਾ ਸੁਖੁ ਹੋਈ ॥੧॥ ਰਹਾਉ ॥ ਇਸੁ ਜੁਗ ਮਹਿ ਨਿਰਭਉ
ਹਰਿ ਨਾਮੁ ਹੈ ਪਾਈਐ ਗੁਰ ਵੀਚਾਰਿ ॥ ਬਿਨੁ ਨਾਵੈ ਜਮ ਕੈ ਵਸਿ ਹੈ ਮਨਮੁਖਿ ਅੰਧ ਗਵਾਰਿ ॥ ੨ ॥
ਹਰਿ ਕੈ ਭਾਣੈ ਜਨੁ ਸੇਵਾ ਕਰੈ ਬੂਝੈ ਸਚੁ ਸੋਈ ॥ ਹਰਿ ਕੈ ਭਾਣੈ ਸਾਲਾਹੀਐ ਭਾਣੈ ਮੰਨਿਐ ਸੁਖੁ ਹੋਈ
॥੩॥ ਹਰਿ ਕੈ ਭਾਣੈ ਜਨਮੁ ਪਦਾਰਥੁ ਪਾਇਆ ਮਤਿ ਊਤਮ ਹੋਈ ॥ ਨਾਨਕ ਨਾ ਮੁ ਸਲਾਹਿ ਤੂੰ
ਗੁਰਮੁਖਿ ਗਤਿ ਹੋਈ ॥੪॥੩੯॥੧੩॥੫੨॥ {ਪੰਨਾ 365}

ਨੋਟ:- ਇਹ ਸ਼ਬਦ—ਆਸਾ ਰਾਗ ਅਤੇ ਕਾਫੀ ਰਾਗ—ਦੋਹਾਂ ਮਿਲਵੇਂ ਰਾਗਾਂ ਵਿਚ ਗਾਏ ਜਾਣ ਦੀ ਹਦਾਇਤ ਹੈ।

ਪਦਅਰਥ:- ਭਾਣੈ—ਰਜ਼ਾ ਅਨੁਸਾਰ। ਸਚੁ—ਸਦਾ-ਬਿਰ ਪ੍ਰਭੂ। ਮਨਿ—ਮਨ ਵਿਚ। ਸੋਈ—ਉਹੀ ਮਨੁੱਖ।1।

ਮੈ—ਮੇਰਾ। ਸਹੁ—ਖਸਮ। ਦਾਤਾ—ਦਾਤਾਂ ਦੇਣ ਵਾਲਾ। ਤੇ—ਤੋਂ, ਨਾਲ।1। ਰਹਾਉ।

ਜੁਗ ਮਹਿ—ਜਗਤ ਵਿਚ, ਜੀਵਨ ਵਿਚ। ਵੀਚਾਰਿ—ਵਿਚਾਰ ਦੀ ਰਾਹੀਂ। ਵਸਿ—ਵੱਸ ਵਿਚ। ਮਨਮੁਖਿ—
ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ। ਅੰਧ—ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਜੀਵ-ਇਸਤ੍ਰੀ।
ਗਵਾਰਿ—ਮੂਰਖ ਜੀਵ-ਇਸਤ੍ਰੀ।2।

ਹਰਿ ਕੈ ਭਾਣੈ—ਪਰਮਾਤਮਾ ਦੀ ਰਜ਼ਾ ਵਿਚ ਰਹਿ ਕੇ। ਸਾਲਾਹੀਐ—ਸਿਫ਼ਿਤਿ-ਸਾਲਾਹ ਕੀਤੀ ਜਾ ਸਕਦੀ ਹੈ।
ਭਾਣੈ ਮੰਨਿਐ—ਜੇ ਪ੍ਰਭੂ ਦੇ ਹੁਕਮ ਵਿਚ ਤੁਰਿਆ ਜਾਏ।3।

ਮਤਿ—ਅਕਲ। ਗੁਰਮੁਖਿ—ਗੁਰੂ ਦੀ ਸਰਨ ਪਿਆਂ। ਗਤਿ—ਉੱਚੀ ਆਤਮਕ ਅਵਸਥਾ।4।

ਅਰਥ:- (ਹੇ ਭਾਈ!) ਇਕ ਪਰਮਾਤਮਾ ਹੀ ਮੇਰਾ ਖਸਮ-ਰਾਖਾ ਹੈ ਤੇ ਮੈਨੂੰ ਸਭ ਦਾਤਾਂ ਦੇਣ ਵਾਲਾ ਹੈ, ਉਸ ਤੋਂ ਬਿਨਾ
ਮੇਰਾ ਹੋਰ ਕੋਈ ਨਹੀਂ ਹੈ। ਪਰ ਗੁਰੂ ਦੀ ਮੋਹਰ ਨਾਲ ਹੀ ਉਹ ਮਨ ਵਿਚ ਵੱਸ ਸਕਦਾ ਹੈ (ਜਦੋਂ ਉਹ ਪ੍ਰਭੂ ਮਨ ਵਿਚ
ਆ ਵੱਸਦਾ ਹੈ) ਤਦੋਂ ਸਦਾ ਲਈ ਆਨੰਦ ਬਣ ਜਾਂਦਾ ਹੈ।1। ਰਹਾਉ।

(ਹੇ ਭਾਈ!) ਪਰਮਾਤਮਾ ਦੀ ਰਜ਼ਾ ਅਨੁਸਾਰ ਗੁਰੂ ਮਿਲਦਾ ਹੈ (ਜਿਸ ਨੂੰ ਗੁਰੂ ਮਿਲ ਪੈਂਦਾ ਹੈ, ਉਸ ਨੂੰ) ਸਦਾ
ਕਾਇਮ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, (ਤੇ ਉਸ ਨੂੰ ਸਹੀ ਜੀਵਨ-ਜੁਗਤਿ ਦੀ) ਸਮਝ ਆ ਜਾਂਦੀ ਹੈ। ਜਿਸ
ਮਨੁੱਖ ਦੇ ਮਨ ਵਿਚ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਆ ਵੱਸਦਾ ਹੈ, ਉਹੀ ਮਨੁੱਖ ਪਰਮਾਤਮਾ ਨਾਲ ਸਾਂਝ
ਪਾਂਦਾ ਹੈ।1।

(ਹੇ ਭਾਈ!) ਇਸ ਜਗਤ ਵਿਚ ਪਰਮਾਤਮਾ ਦਾ ਨਾਮ ਹੀ ਹੈ ਜੋ (ਜਗਤ ਦੇ) ਸਾਰੇ ਡਰਾਂ ਤੋਂ ਬਚਾਉਣ ਵਾਲਾ ਹੈ, ਪਰ
ਇਹ ਨਾਮ ਗੁਰੂ ਦੀ ਦੱਸੀ ਹੋਈ ਵਿਚਾਰ ਦੀ ਬਰਕਤਿ ਨਾਲ ਮਿਲਦਾ ਹੈ। ਪਰਮਾਤਮਾ ਦੇ ਨਾਮ ਤੋਂ ਬਿਨਾ ਆਪਣੇ
ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਆਤਮਕ ਮੌਤ ਦੇ ਕਾਬੂ ਵਿਚ ਰਹਿੰਦੀ ਹੈ, ਮਾਇਆ ਦੇ ਮੋਹ ਵਿਚ ਅੰਨ੍ਹੀ
ਹੋਈ ਰਹਿੰਦੀ ਹੈ ਤੇ ਮੂਰਖ ਟਿਕੀ ਰਹਿੰਦੀ ਹੈ।2।

ਜੇਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਵਿਚ ਚੱਲਦਾ ਹੈ ਉਹੀ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਕਰਦਾ ਹੈ ਉਹੀ
ਉਸ ਸਦਾ-ਬਿਰ ਪ੍ਰਭੂ ਨੂੰ ਸਮਝਦਾ ਹੈ। ਪਰਮਾਤਮਾ ਦੀ ਰਜ਼ਾ ਵਿਚ ਤੁਰਿਆਂ ਹੀ ਪਰਮਾਤਮਾ ਦੀ ਸਿਫ਼ਿਤਿ-ਸਾਲਾਹ
ਹੋ ਸਕਦੀ ਹੈ। ਜੇ ਪਰਮਾਤਮਾ ਦੀ ਰਜ਼ਾ ਵਿਚ ਤੁਰੀਏ ਤਾਂ ਹੀ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ।3।

(ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ ਦੀ ਰਜ਼ਾ ਵਿਚ ਤੁਰ ਕੇ ਮਨੁੱਖਾ ਜਨਮ ਦਾ ਮਨੋਰਥ ਹਾਸਲ ਕਰ ਲਿਆ
ਉਸ ਦੀ ਅਕਲ ਵਧੀਆ ਬਣ ਗਈ।

ਹੇ ਨਾਨਕ! (ਗੁਰੂ ਦੀ ਸਰਨ ਪੈ ਕੇ) ਤੂੰ ਭੀ ਪਰਮਾਤਮਾ ਦੇ ਨਾਮ ਦੀ ਵਡਿਆਈ ਕਰ। ਗੁਰੂ ਦੀ ਸਰਨ ਪਿਆਂ ਉੱਚੀ
ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ। 4। 39। 13। 52।

ਨੋਟ:

ਸ਼ਬਦ ਮਹਲਾ 1 — 39

ਸ਼ਬਦ ਮਹਲਾ 3 — 13

..... —

.... ਜੋੜ 52